

ਧਰਮ ਪ੍ਰਚਾਰ

ਭਾਗ-8

ਛੁੱਲ ਦਾ ਬੂਟਾ, ਕੁਦਰਤ ਦੇ 'ਨਾਲ ਲਿਖੇ ਹੁਕਮ' ਅਨੁਸਾਰ ਵਧਦਾ-ਡਲਦਾ ਹੈ। ਜਦ ਛੁੱਲ ਲਗਣ ਲਗਦੇ ਹਨ ਤਾਂ ਪਹਿਲਾਂ ਨਿਕੀ ਜਿਹੀ 'ਡੋਡੀ' ਲਗਦੀ ਹੈ। ਉਹ ਵੱਧਦੀ ਹੋਈ ਜਦ ਪੂਰੇਜੋਬਨ ਤੇ ਆਉਂਦੀ ਹੈ, ਤਾਂ ਉਸ ਦੀਆਂ ਪੰਖੜੀਆਂ ਖੁੱਲ੍ਹੇ ਜਾਂਦੀਆਂ ਹਨ ਤੇ ਛੁੱਲ ਪੂਰਨ ਤੌਰ ਤੇ ਖਿੜ ਜਾਂਦਾ ਹੈ। ਉਸ ਛੁੱਲ ਵਿਚੋਂ—

ਮਹਿਕ (fragrance)

ਕੌਮਲਤਾ (delicacy)

ਸੁਹੱਪਣ (beauty)

ਜੋਬਨ (youthfulness)

ਨਵੀਨਤਾ (freshness)

ਖੇੜਾ (bloom)

ਜੀਵਨ-ਰੌੰ (life current)

ਰਸ (juice)

ਰੇਗ (colour)

ਦੁਆਰਾ ਪ੍ਰਭੂ ਦੇ—

ਸਤਿ ਸੁਹਾਣ

'ਬਲਿਹਾਰੀ ਕੁਦਰਤਿ ਵਸਿਆ'

'ਹੁਕਮ'

ਦੀ ਸੰਪੂਰਨਤਾ ਦਾ ਪ੍ਰਗਟਾਵਾ ਹੁੰਦਾ ਹੈ।

ਛੁੱਲ ਦੀ ਇਸ ਉਦਾਹਰਨ ਤੋਂ ਹੇਠ ਲਿਖੇ ਕੁਦਰਤ ਦੇ ਨਿਯਮਾਂ ਦਾ ਗਿਆਨ ਹੁੰਦਾ ਹੈ—

1. ਬੂਟੇ ਦੇ ਉੱਗਣ ਤੋਂ, ਛੁੱਲ ਖਿੜਨ ਤਾਂਈ, ਜੀਵਨ ਦੀ ਸਾਰੀ ਕਿਰਿਆ ਦੇ ਪ੍ਰਗਟਾਵੇ ਲਈ ਅਸੂਲ ਤੇ ਸਮਾਂ ਨੀਅਤ ਹਨ।
2. ਇਸ ਦੇ ‘ਨਾਲ ਲਿਖੇ ਹੁਕਮ’ ਅਨੁਸਾਰ, ਇਸ ਨੂੰ ‘ਮਾਂ’ ਰੂਪੀ ਧਰਤੀ ਵਿਚੋਂ ਲਗਾਤਾਰ ‘ਜੀਵਨ-ਰੌਂ’ ਮਿਲਦੀ ਰਹਿੰਦੀ ਹੈ ਤੇ ਇਕਸਾਰ ਉਸ ਦੇ ਰਗੋ-ਰੇਸ਼ੇ ਵਿਚ ਓਤ-ਪੋਤ ਵਰਤਦੀ ਰਹਿੰਦੀ ਹੈ। ਪਰ ਜਦ ਅਸੀਂ ਹਉਮੈ ਦੀ ਢੀਠਤਾਂਈ ਦੁਆਰਾ, ਇਸ ਦੀ ‘ਜੀਵਨ-ਰਵਾਨਗੀ’ ਵਿਚ ਦਖਲ ਦਿੰਦੇ ਹਾਂ, ਤਾਂ ਇਸ ਦੀ ਪ੍ਰਫੁਲਤਾ ਅਤੇ ਸੰਪੂਰਨਤਾ ਦੇ ਪ੍ਰਗਟਾਵੇ ਵਿਚ ਵਿਘਨ ਪਾ ਦਿੰਦੇ ਹਾਂ। ਦੂਜੇ ਲਫਜ਼ਾਂ ਵਿਚ, ਜੇਕਰ ਡੋਡੀ ਨੂੰ ਖਿੜਨ ਤੋਂ ਪਹਿਲਾਂ ਹੀ ਤੋੜ ਲਿਆ ਜਾਵੇ, ਤਾਂ ਛੁਲਾਂ ਦੀ ਸਮੁੱਚੀ ਖੁਸ਼ਬੋ ਆਦਿ ਗੁਣਾਂ ਤੋਂ ਵਾਂਝੇ ਰਹਿੰਦੇ ਹਾਂ।
3. ਇਸ ਤਰ੍ਹਾਂ ਕੁਦਰਤ ਦੀ ‘ਰਵਾਨਗੀ’ ਜਾਂ ਹੁਕਮ ਵਿਚ ਵਿਘਨ ਪਾਉਣਾ ਇਲਾਹੀ ਹੁਕਮ ਵਿਚ ‘ਦਖਲ’ ਦੇਣ ਹੈ, ‘ਕਹਿਰ’ ਹੈ, ‘ਪਾਪ’ ਹੈ ਜੋ ਕਿ ਅਸੀਂ ਜਾਣ ਬੁਝ ਕੇ ਜਾਂ ਅਭੋਲ ਹੀ ਕਰੀ ਜਾਂਦੇ ਹਾਂ।

ਇਹ ਉਦਾਹਰਨ ਇਨਸਾਨਾਂ ਤੇ ਭੀ ਇਉਂ ਘੱਟਦੀ ਹੈ—

ਇਨਸਾਨ ਦੇ ਆਤਮਿਕ-ਜੀਵਨ ਦੇ ਵਧਣ, ਭੁਲਣ ਅਤੇ ਪ੍ਰਗਟਾਵੇ ਲਈ ਭੀ, ਸਮੇਂ ਦੀ ਲੋੜ ਹੈ। ਇਹ ਸਮਾਂ ਨੀਅਤ ਨਹੀਂ, ਕਿਉਂਕਿ ਇਹ ਸਾਰੀ ਆਤਮਿਕ ਜਗਿਆਸਾ ਸਤਿਗੁਰ ਦੀ ਬਖਸ਼ਿਸ਼, ਨਦਰਿ-ਕਰਮ (Grace) ਦੀ ਖੇਲ ਹੈ।

ਜਿਨ ਕਉ ਨਦਰਿ ਤਿਨ ਕਾਰ ॥

(ਪੰਨਾ-8)

“ਮਨੁ ਬਸਿ ਆਵੇ ਨਾਨਕਾ ਜੇ ਪੂਰਨ ਕਿਰਪਾ ਹੋਇ ॥”

(ਪੰਨਾ-298)

ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ (ਪੰਨਾ-7)

ਅਸੀਂ ਕੁਝ ਸਮੇਂ ਲਈ ਪਾਠ, ਪੂਜਾ, ਧਾਰਮਿਕ ਕਰਮ-ਕਿਰਿਆ ਦੀ ਘਾਲਨਾ ਘਾਲ ਕੇ ਉਚੇ-ਸੁਚੇ, ਅੰਤਰ-ਆਤਮੇ, ਇਲਾਹੀ ਨਤੀਜਿਆਂ ਲਈ ਬੇ-ਸਬਰੇ ਤੇ ਕਾਹਲੇ ਪੈ ਜਾਂਦੇ ਹਾਂ; ਤੇ ਨਿਰਾਸ਼ ਹੋ ਕੇ ‘ਛਿਥੇ’ (frustrated) ਪੈ ਜਾਂਣੇ ਹਾਂ।

ਆਤਮਿਕ ਪੰਧ ਵਿਚ ਬੇ-ਸਬਰੀ, ਕਾਹਲ ਅਤੇ ਹਉਮੈ ਦੇ ਪ੍ਰਗਟਾਵੇ ਲਈ, ਕੋਈ ਥਾਂ ਨਹੀਂ ਹੈ। ਇਲਾਹੀ ਮਾਰਗ ਵਿਚ ਤਾਂ ਅਤਿਅੰਤ ‘ਸਬਰੁ-ਸਬੂਰੀ’ ਦੀ ਲੋੜ ਹੈ—

“ਜਤੁ ਪਾਹਾਰ ਪੀਰਜੁ ਸੁਨਿਆਰੁ ॥” (ਪੰਨਾ-8)

ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥ (ਪੰਨਾ-1381)

ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾ ॥

ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥ (ਪੰਨਾ-83)

ਗੁਰਬਾਣੀ ਆਤਮਿਕ ਜਗਿਆਸੂਆਂ ਲਈ, ਹੇਠ ਲਿਖੀ ਭਾਵਨਾ ਨਾਲ ਅਰਦਾਸ ਕਰਨੀ ਸਿਖਾਉਂਦੀ ਹੈ—

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥

(ਪੰਨਾ-702)

ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥

(ਪੰਨਾ-757)

ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥

(ਪੰਨਾ-641)

ਹਾ ਹਾ ਪ੍ਰਭੁ ਰਾਖਿ ਲੇਹੁ ॥

ਅਸਾ ਜੋਰੁ ਨਾਹੀ ਜੇ ਕਿਛੁ ਨ ਹੋਇ ਮੇਰੇ ਸ੍ਰਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹ

॥

(ਪੰਨਾ-675)

ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ
ਬਖਸਿ॥

(ਪੰਨਾ-736)

ਪਾਣੀ ਦੇ ਨਲਕੇ ਵਿਚ, ਜਦ ਕੋਈ ਵਿਘਨ ਜਾਂ ‘ਰੁਕਾਵਟ’ ਪੈ ਜਾਵੇ,
ਤਾਂ ਉਸ ਵਿਚੋਂ ਪਾਣੀ ਦਾ ‘ਵੇਗ’ (flow) ਘਟ ਜਾਂ ਰੁਕ ਜਾਂਦਾ ਹੈ ਅਤੇ ਅਸੀਂ
ਪਾਣੀ ਦੇ ਸੁਖਾਂ ਤੋਂ ਵਾਂਝੇ ਰਹਿੰਦੇ ਹਾਂ।

ਏਸੇ ਤਰ੍ਹਾਂ ਹਜ਼ੂ ਗੀ-ਸਿਮਰਨ ਵਿਚ ਵਿਘਨ ਪੈਣ ਕਰਕੇ ਅੰਤਰ-ਆਤਮੇ,
ਇਲਾਹੀ ਮੰਡਲ ਦੇ ਖੂਹਟੇ ਵਿਚੋਂ, ਮਨ ਯਾ ਹਿਰਦੇ ਵਲ, ਇਲਾਹੀ ‘ਜੀਵਨ-
ਰੌ’, ‘ਸ਼ਬਦ’, ‘ਨਾਮ’ ਦੇ ਵੇਗ (Divine flow of grace) ਵਿਚ ਰੁਕਾਵਟ ਪੈ
ਜਾਂਦੀ ਹੈ, ਅਸੀਂ ਆਤਮਿਕ ਮੰਡਲ ਦੀਆਂ ਸਾਰੀਆਂ ਬਖਸ਼ਿਸ਼ਾਂ ਤੇ ਬਰਕਤਾਂ
ਤੋਂ ਵਾਂਝੇ ਰਹਿੰਦੇ ਹਾਂ ਤੇ ਤ੍ਰੈਗੁਣੀ ਮਾਇਕੀ ਮੰਡਲ ਦੇ ਭਰਮ-ਭੁਲਾਵੇ ਵਿਚ
ਦੁਖੀ ਹੁੰਦੇ ਹਾਂ।

ਸਾਡਾ ਮਾਨਸਿਕ ਤੇ ਆਤਮਿਕ ਜੀਵਨ, ਸਾਡੇ ਖਿਆਲਾਂ, ਨਿਸ਼ਚਿਆਂ
ਤੇ ਸ਼ਰਧਾ ਭਾਵਨੀ ਤੇ ਨਿਰਭਰ ਹੈ। ਪਰ ਅਸੀਂ ਆਪਣੀ ਹਉਮੈ ਦੇ
ਭਰਮ-ਭੁਲਾਵੇ ਵਿਚ, ਆਪਣੇ ਆਤਮਿਕ ਵਿਰਸੇ – ‘ਸ਼ਬਦ’, ‘ਨਾਮ’,
‘ਗੁਰਪ੍ਰਸਾਦਿ’ ਤੋਂ ਅਣਜਾਣ, ਅਗਿਆਨ, ਬੇ-ਖਬਰ, ਬੇ-ਪ੍ਰਵਾਹ,
ਅਵੇਸਲੇ, ਬੇ-ਸੁਰੇ, ਭਟਕੇ, ਨਿਸਚੇ-ਹੀਣ ਅਤੇ ਸ਼ਰਧਾ-ਹੀਣ ਹੋ ਗਏ ਹਾਂ ਅਤੇ
ਰੱਬੀ ਰੋਂਦ (Divine presence) ਯਾ ਹਜ਼ੂਰੀ ਦੇ ਇਲਾਹੀ ‘ਨਿੱਘ’ ਤੇ ਉਸ ਦੇ
ਗੁਰ ਪ੍ਰਸਾਦਿ ਤੋਂ ਵਾਂਝੇ ਰਹਿੰਦੇ ਹਾਂ ਤੇ ਮਾਇਕੀ ਮੰਡਲ ਦੇ ਹਨੇਰ ਵਿਚ ‘ਪੰਜਾਂ’
ਦੇ ਵਸ ਪੈ ਜਾਂਦੇ ਹਾਂ।

ਇਹ ‘ਵਿਘਨ’ ਜਾਂ ਰੁਕਾਵਟ, ਕੋਈ ਬਾਹਰਮੁੱਖੀ ਦਿੱਸ਼ਟਮਾਨ ‘ਠੁੱਲੀ’ ਚੀਜ਼
ਜਾਂ ਕਰਮ-ਕਿਰਿਆ ਨਹੀਂ, ਬਲਕਿ ਸਾਡੇ ਹਿਰਦੇ ਵਿਚ ਆਤਮਿਕ ਨਿਸਚੇ
ਜਾਂ ਸ਼ਰਧਾ-ਭਾਵਨੀ ਦੀ ‘ਘਾਟ’ ਜਾਂ ‘ਅਣਹੋਂਦ’ ਹੀ ਹੈ।

ਦੂਜੇ ਲਫਜ਼ਾਂ ਵਿਚ ਇਹ ਰੁਕਾਵਟ, ਸਾਡੀਹ ਕੂੜੀ ਹਉਮੈਂ ਦੇ ਭਰਮ-

ਭੁਲਾਵੇ ਦਾ ਹਨੇਰ ਹੀ ਹੈ। ਇਹ ਭਰਮ ਦਾ ‘ਹਨੇਰ’ ਰੱਬੀ ਪ੍ਰਕਾਸ਼ ਦੇ ਚਾਨਣ ਦੀ ਅਣਹੋਂਦ ਦਾ ਹੀ ਨਾਉਂ ਹੈ। ਜਿਥੇ ਚਾਨਣ ਹੈ, ਉਥੇ ਹਨੇਰੇ ਦੀ ਹੋਂਦ ਨਹੀਂ ਹੋ ਸਕਦੀ।

ਜਿਉਂ ਜਿਉਂ, ਮਾਇਆ ਦੇ ਭਰਮ-ਭੁਲਾਵੇ ਦੀ ਅਗਿਆਨਤਾ ਕਾਰਣ, ਸਾਡੇ ਮਨ ਵਿਚ ਰੱਬ ਦੀ ‘ਹੋਂਦ’ ਅਤੇ ਉਸ ਦੇ ‘ਹੁਕਮੁ’, ‘ਸਬਦੁ’, ‘ਨਾਮੁ’ ਦੀ ਬਾਬਤ —

ਸ਼੍ਰਕ ਪੈਂਦਾ ਹੈ
ਨਿਸਚਾ ਡੋਲਦਾ ਹੈ
ਸ਼ਰਧਾ-ਭਾਵਨੀ ਘਟਦੀ ਹੈ
ਭੁੱਲ ਵਾਪਰਦੀ ਹੈ

ਤਿਉਂ ਤਿਉਂ, ਸਾਡੇ ਹਿਰਦੇ ਅੰਦਰ ‘ਗੁਰ ਪ੍ਰਸਾਦਿ’ ਦੀ ਇਲਾਹੀ ‘ਜੀਵਨ-ਰੰਗ’ ਦਾ ਵੇਗ ਯਾ ਪ੍ਰਵਾਹ (flow of Divine Grace) ਘਟਦਾ ਜਾਂਦਾ ਹੈ ਅਤੇ ਅਸੀਂ ਇਲਾਹੀ ਗੁਣਾਂ ਤੇ ਬਰਕਤਾ ਤੋਂ ਵਾਂਝੇ ਹੁੰਦੇ ਜਾਂਦੇ ਹਾਂ। ਇਸ ਤਰ੍ਹਾਂ ‘ਰੱਬੀ ਹੋਂਦ’ ਤੋਂ ਅਸੀਂ ਬੇ-ਸੁਰੇ, ਬੇ-ਮੁੱਖ, ਬੇ-ਪ੍ਰਵਾਹ, ਓਠ, ਮਟਰੋੜ, ਨਾਸਤਕ, ਅਗਿਆਨੀ ਤੇ ਮਨਮੁਖ ਹੋ ਕੇ, ‘ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ’ ਵਾਲਾ ਦੁਖੀ ਮਾਇਕੀ ਜੀਵਨ ਬਤੀਤ ਕਰਦੇ ਹਾਂ।

ਜੇ ਮਾੜੀ-ਮੋਟੀ, ਓਪਰੀ ਜਿਹੀ ‘ਸ਼ਰਧਾ’ ਹੁੰਦੀ ਭੀ ਉਹ ਭੀ ‘ਪੰਜਾਂ’ ਦੇ ਭਾਂਤ ਭਾਂਤ ਦੇ ਚਲਿਤਰਾਂ, ਮਨ-ਮੋਹਣੇ ਚਮਤਕਾਰਾਂ ਜਾਂ ‘ਧਾਣਕ ਰੂਪ’ ਦੀਆਂ ਭਿੰਕਰ ਧਮਕੀਆਂ ਚਿੰਤਾ, ਛਿਕਰਾਂ, ਈਰਖਾ-ਦਵੈਖ, ਤ੍ਰੈਧ, ਵੈਰ-ਵਿਰੋਧ, ਨਫਰਤ, ਝਗੜੀਆਂ ਆਦਿ ਨਾਲ ਛੌਰਨ ‘ਛਾਈਂ ਮਾਂਈਂ’ ਹੋ ਕੇ ‘ਉਡ-ਪੁਡ’ ਜਾਂਦੀ ਹੈ।

ਉਦਾਹਰਣ ਤੇ ਤੌਰ ਜਦ ਕੋਈ ਅੰਕੜ ਆ ਪੈਂਦੀ ਹੈ, ਤਾਂ ਇਥ ਪਾਸੇ ਤਾਂ ਅਸੀਂ ‘ਆਖੰਡ ਪਾਠ’ ਸੁਖ ਕੇ ਅਰਦਾਸਾਂ ਕਰਉਂਦੇ ਹਾਂ, ਦੂਜੇ ਪਾਸੇ ਦੁਨਿਆਵੀ ਅਫਸਰਾਂ ਦੀਆਂ ‘ਸਿਫਾਰਸ਼ਾਂ’ ਪਵਾਉਂਦੇ ਹਾਂ, ਤੀਜੇ ਪਾਸੇ ‘ਰਿਸ਼ਵਤ’ ਦਾ

ਹਸਿਆਰ ਭੀ ਵਰਤ ਲੈਂਦੇ ਹਨ। ਏਥੇ ਹੀ ਬਸ ਨਹੀਂ, ਪਾਰਮਿਕ ਦੈਵੀ ਨਿਚਿਆ ਨੂੰ ਛਿਕੇ ਟੰਗ ਕੇ, ਆਪਣੀਆਂ ਸਿਆਣਪਾਂ ਤੇ ਚਤੁਰਾਈਆਂ ਨਾਲ, ਜਾਇਜ਼-ਨਜ਼ਾਇਜ਼ ਉਕਤੀਆਂ-ਜਗਤੀਆਂ, ਸਕੀਮਾਂ ਘੋਟਦੇ ਰਹਿੰਦੇ ਹਨ।

ਸਾਡੀ ਮਾਨਸਿਕ ਗਿਰਾਵਟ (moral degeneration) ਤਾਂ ਇਥੋਂ ਤਾਈਂ ਵੱਧ ਗਈ ਹੈ, ਕਿ ਨਿੱਕੀ ਜਿਹੀ ਫਜ਼ੂਲ ਗੱਲ ਲਈ ਭੀ ਝੂਠ ਬੋਲਣਾ ਤੇ ਕੂੜ ਕਮਾਉਣਾ ਸਾਡਾ ਸੁਭਾਉ ਹੀ ਬਣ ਗਿਆ ਹੈ। ਇਹ ਮਾਨਸਿਕ ਗਿਲਾਨੀ ਸਾਡੇ ਅੰਤਿਸ਼ਕਰਨ ਵਿਚ ਇਤਨੀ ਪਸ, ਵਸ, ਰਸ, ਗਈ ਹੈ, ਕਿ ਜੀਵਨ ਦਾ ‘ਅੰਗ’ ਹੀ ਬਣ ਗਈ ਹੈ।

ਹਾਸੇ-ਹੀਣੀ ਗੱਲ ਤਾਂ ਇਹ ਹੈ, ਕਿ ਅਸੀਂ ਇਸ 'ਕੂੜ' ਨੂੰ ਹੀ ਜਾਣਿ ਜਾਂ 'ਸੱਚ' ਬਣਾਈ ਬੈਠੇ ਹਾਂ ਇਸ ਕੂੜੇ 'ਖੇਲ- ਅਖਾੜੇ' ਵਿਚ, ਇਕ ਦੂਜੇ ਤੋਂ ਵੱਧਣ ਲਈ (competition in corruption) ਹੀ ਸਾਰਾ ਜ਼ੋਰ ਲਾਈ ਜਾਂਦੇ ਹਾਂ। ਤੇ ਇਸ ਕੂੜੀ 'ਕਾਮਯਾਬੀ' ਨਾਲ ਭਲੇ-ਭਲੇਰੇ ਬਣ ਕੇ ਆਫਰੇ ਫਿਰਦੇ ਹਾਂ।

ਗੁਰਬਾਣੀ ਵਿਚ ਸਾਡੀ ਇਸ ਦੁਰਦਸ਼ਾ ਦਾ ਨਕਸ਼ਾ ਇਉਂ ਖਿਚਿਆ ਗਿਆ ਹੈ—

ਕੁੜ੍ਹ ਰਾਜਾ ਕੁੜ੍ਹ ਪਰਜਾ ਕੁੜ੍ਹ ਸਭੁ ਸੰਸਾਰੁ ॥....

ਕੁੜਿ ਕੁੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ (ਪੰਨਾ-468)

ਪੜਹਿ ਮਨਮਖ ਪਰ ਬਿਧਿ ਨਹੀ ਜਾਨਾ ॥

ਨਾਮ ਨ ਬੁਝਹਿ ਭਰਮਿ ਭਲਾਨਾ ॥

ਲੈ ਕੇ ਵਢੀ ਦੇਨਿ ਉਗਾਹੀ ਦਰਮਤਿ ਕਾ ਗਲਿ ਫਾਹਾ ਹੋ ॥

(ਪੰਨਾ-1032)

ਸਾਕਤੀ ਪਾਪ ਕਰਿ ਕੈ ਬਿਖਿਆ ਧਨ ਸੰਚਿਆ

ਤਿਨਾ ਇਥ ਵਿਖ ਨਾਲਿ ਨ ਜਾਈ ॥ (ਪੰਨਾ-734)

ਇਸ 'ਕੂੜੇ ਡਰਮੇ' ਅੰਦਰ ਜ਼ਬਰਦਸਤ 'ਨੀਵੇਂ ਮੁਕਾਬਲੇ' (immoral competition) ਵਿਚ ਸਿਰ-ਤੋੜ ਦੌੜ ਲਗਾਈ ਹੋਈ ਹੈ।

We are caught in the vicious competition towards bottomless

quagmire of Maya.

ਅਫਸੋਸ ਦੀ ਗਲ ਤਾਂ ਇਹ ਹੈ, ਕਿ ਰੱਬ ਦੀ ਰਚੀ ਹੋਈ ਸ਼੍ਰੋਮਣੀ ਇਨਸਾਨੀ 'ਜੂਨ', ਹਉਮੈਂ ਦੇ ਦੀਰਘ-ਰੋਗ ਨਾਲ, ਮਾਨਸਿਕ ਗਿਲਾਨੀ ਵਿਚ ਇਤਨੀ 'ਗਰਕ' ਹੋ ਚੁਕੀ ਹੈ, ਕਿ ਚੰਗੇ-ਮਾੜੇ, ਨੇਕੀ-ਬਦੀ, ਝੂਠ-ਸੱਚ ਨੂੰ ਪਹਿਚਾਨਣ ਜਾਂ ਮਹਿਸੂਸ ਕਰਨ ਤੋਂ ਭੀ 'ਢੀਠ' (obstinate) ਹੋ ਗਈ ਹੈ।

The tragedy of humanity is that, the exalted Human being, created by God in His own image, has degenerated to such a low-degree, that he has lost the sense of discrimination of right and wrong, truth and falsehood, virtue and vice and has become indifferent or stubborn to the higher inspiration of morality or Religion. In fact humanity is suffering from the Crisis of Faith in Moral, Religious and Spiritual Values of Life.

ਸਾਡੀ ਮਾਨਸਿਕ ਗਿਲਾਨੀ ਦਾਂ ਕਾਰਨ ਇਹ ਹੈ, ਕਿ ਹਉਮੈਂ ਵਿਚੋਂ ਉਪਜੀ 'ਮੈਂ-ਮੇਰੀ' (selfishness) ਦੀ ਬੁਨਿਆਦਿ ਤ੍ਰੈਗੁਣੀ ਮਾਇਕੀ ਭਰਮ-ਭੁਲਾਵੇ ਤੇ ਨਿਰਭਰ ਹੈ, ਜੋ ਕਿ ਬੁੱਧੀ ਦੇ ਦਾਇਰੇ ਤਾਂਦੀ ਸੀਮਤ ਹੈ।

ਇਹ ਦਿਮਾਰੀ 'ਨਿਸਚੇ' ਭੀ, ਸਾਡੀ ਚੰਗੀ ਮਾੜੀ ਸੰਗਤ ਅਤੇ ਵਾਤਾਵਰਨ ਅਨੁਸਾਰ ਬਦਲਦੇ ਰਹਿੰਦੇ ਹਨ। ਇਸ ਲਈ ਸਾਡੇ ਨਿਸਚਿਆਂ ਜਾਂ ਸ਼ਰਧਾ-ਭਾਵਨੀ ਦੀ ਕੋਈ ਪੱਕੀ, ਅਟੱਲ, ਸੱਚੀ-ਸੁੱਚੀ ਬੁਨਿਆਦ ਨਹੀਂ ਹੈ।

Our so called beliefs and faiths are based on flimsy dogmatic mental ideas and hypothesis, which change from time to time according to outer circumstances, and have no roots in True Eternal Changeless Foundation of Divinity.

'ਅਕਾਲ ਪੁਰਖ' ਅਤੇ ਉਸ ਦੇ 'ਗੁਰ ਪ੍ਰਸਾਦਿ' ਦਾ 'ਵਿਸ਼ਵਾਸ' ਹੀ ਸਾਡੇ ਨਿਸਚੇ, ਭਰੋਸੇ ਤੇ ਸ਼ਰਧਾ-ਭਾਵਨੀ ਦੀ ਸੱਚੀ-ਸੁੱਚੀ, ਅਟਲ 'ਬੁਨਿਆਦ'

ਹੈ।

ਇਸ ਤੋਂ ਬਗੈਰ, ਹੋਰ ਮਾਇਕੀ, ਦਿਮਾਰੀ ‘ਨਿਸਚੇ’, ਸਭ ਝੂਠੇ, ਫੋਕੇ, ਬੇ-ਬੁਨਿਆਦ ਤੇ ‘ਜੜ-ਹੀਣ’ ਹਨ ਤੇ ਬਦਲਦੇ ਰਹਿੰਦੇ ਹਨ।

ਜਾ ਕੈ ਰਿਦੈ ਬਿਸ਼ਾਸੁ ਪ੍ਰਭ ਆਇਆ ॥

ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ (ਪੰਨਾ-285)

ਜਾ ਕੈ ਮਨਿ ਗੁਰ ਕੀ ਪਰਤੀਤਿ ॥

ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ (ਪੰਨਾ-283)

ਜਿਸ ਤਰ੍ਹਾਂ ਕੋਈ ਸ਼ਹਿਜ਼ਾਦਾ ਗੁਆਚ ਜਾਂ ਭੁੱਲ ਜਾਵੇ ਅਤੇ ਪਾਣੀ ਆਪਣੀ ‘ਸ਼ਾਹੀ ਵਿਰਾਸਤ’ (royal heritage) ਤੋਂ ਅਣਜਾਣ ਤੇ ਤੇ ਬੇ-ਬਖ਼ਰ ਹੋ ਕੇ, ਸ਼ਾਹੀ ਘਰਾਣੇ ਦੀਆਂ ਸਾਰੀਆਂ ਬਰਕਤਾਂ ਤੋਂ ਵਾਂਝਾ ਰਹਿੰਦਾ ਹੈ— ਉਸੇ ਤਰ੍ਹਾਂ ਅਸੀਂ ਆਪਣੀ ‘ਇਲਾਹੀ ਵਿਰਾਸਤ’ ਤੋਂ ਅਦਜਾਣ ਤੇ ‘ਭੁੱਲ’ ਵਿਚ ਹਾਂ ਤੇ ‘ਅਗਨ ਸੌਕ ਸਾਗਰ’ ਵਿਚ ਗੋਤੇ ਖਾ ਖਾ ਕੇ ਦੁਖੀ ਹੋ ਰਹੇ ਹਾਂ—

ਮਾਧਵੇ ਕਿਆ ਕਹੀਐ ਭ੍ਰਮ ਐਸਾ ॥

ਜੈ ਸਾ ਮਾਨੀਐ ਹੋਇ ਨ ਤੈਸਾ ॥ 1 ॥ ਰਹਾਉ ॥

ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥

ਅਛਤ ਰਾਜ_ਛਿਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥

(ਪੰਨਾ-657-58)

ਇਸ ‘ਭੁੱਲ’ ਨੂੰ ਮੁੜ ‘ਯਾਦ’ ਵਿਚ ਬਦਲਣ ਲਈ ਤੇ ਆਤਮਿਕ ਅਨੁਭਵੀ ਗਿਆਨ ਨਾਲ ਆਪਣੀ ‘ਇਲਾਹੀ ਵਿਰਾਸਤ’ ਨੂੰ ਬੁਝਣ, ਜਾਨਣ, ਪਹਿਚਾਨਣ ਲਈ ਗੁਰਬਾਣੀ ਵਿਚ ਬੜੇ ਸੌਖੇ ਨੁਸਖੇ ਦਸੇ ਗਏ ਹਨ—

ਅਵਰਿ ਕਾਜ ਤੇਰੈ ਕਿਤੈ ਨ ਕਾਮ ॥

ਮਿਲੁ ਸਾਧਸੰਗਤਿ ਭਜੁ ਕੇਵਲ ਨਾਮੁ ॥ (ਪੰਨਾ-12)

ਸਾਜਨ ਸੰਤ ਕਰਹੁ ਇਹੁ ਕਾਮੁ ॥

ਆਨ ਤਿਆਗਿ ਜਪਹੁ ਹਰਿ ਨਾਮੁ ॥ (ਪੰਨਾ-290)

ਸੇਈ ਪਿਆਰੇ ਮੇਲੀ ਜਿਨ੍ਹਾ ਮਿਲਿਆ ਤੇਰਾ ਨਾਮੁ ਚਿਤ ਆਵੈ ॥

(ਅਰਦਾਸ)

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ (ਪੰਨਾ-441)

ਜਹ ਅਬਿਗੁਤੁ ਭਗਤੁ ਤਹ ਆਪਿ ॥

ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ (ਪੰਨਾ-292)

ਮੇਰੇ ਸਾਜਨ ਹਰਿ ਨਾਮੁ ਸਮਾਲਿ ॥

ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥ (ਪੰਨਾ-52)

ਜਦ ਕਦੇ ਅਤਿਅੰਤ ਦੁਖੀ ਹੋ ਕੇ 'ਜੀਵ', ਪੂਰਨ ਸ਼ਰਧਾ ਭਾਵਨੀ ਨਾਲ,
'ਤ੍ਰਾਹ-ਤ੍ਰਾਹ' ਕਰਦਾ ਹੋਇਆ, ਗੁਰੂ ਸਰਣੀ ਢਹਿ ਪੈਂਦਾ ਹੈ ਤਾਂ ਸਤਿਗੁਰੂ
ਫੌਰਨ ਬਹੁੜਦਾ ਹੈ ਅਤੇ ਆਪਣੇ 'ਸਦ-ਬਖਿੰਦ', 'ਸਦਾ ਮਿਹਰਵਾਨ' ਦਾ
'ਬਿਰਦ' ਪਾਲਦਾ ਹੈ।

ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥

ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥

(ਪੰਨਾ-733-34)

ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥

(ਪੰਨਾ-383)

ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥

(ਪੰਨਾ-504)

ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ (ਪੰਨਾ-619)

We are all prodigal sons of God, and have deprived ourselves
from divine Heritage of JOY, BLISS and LOVE, by our own
ignorance, disbelief and faithlessness.

The moment we become intuitually conscious of our Divine
Heritage -the flow of Divine Grace will be re-established into our
hearts and souls; and we will be blessed with the Eternal JOY, BLISS
and LOVE of Divine Grace.

ਅਸਲ ਵਿਚ ਤ੍ਰੈਗੁਣੀ 'ਮਾਇਆ' ਦੀ ਅਗਿਆਨਤਾ ਵਿਚ, 'ਜੀਵ'

ਆਪਣੇ ‘ਆਪ’ ਨੂੰ, ਦੁਨੀਆਂ ਦੀ ਰਚਨਾ ਨੂੰ, ਕੁਦਰਤ ਨੂੰ, ‘ਰੱਬ’ ਨੂੰ, ਰੱਬ ਦੇ ‘ਹੁਕਮ’ ਨੂੰ, ਰੱਬ ਦੇ ‘ਗੁਰਪ੍ਰਸਾਦਿ’ ਨੂੰ, ਰੱਬ ਦੇ ਪਿਆਰ ਨੂੰ, ਰੱਬ ਦੇ ਅਸਚਰਜ ਕੌਤਕਾਂ ਨੂੰ, ਰੱਬ ਦੇ ‘ਜਲਵੇ’ ਨੂੰ, ਰੱਬ ਦੇ ‘ਸਬਦ’ ਨੂੰ, ਰੱਬ ਦੇ ‘ਨਾਮ’ ਨੂੰ, ਪਰਮਾਰਥ ਨੂੰ, ਧਰਮ ਨੂੰ ਸਮਝਣ, ਬੁਝਣ, ਚੀਨਣ, ਪਹਿਚਾਨਣ ਤੋਂ ਅਸਮਰਥ ਤੇ ਕੋਰਾ ਬਹਿੰਦਾ ਹੈ। ‘ਹਉਮੈ’ ਦੇ ਭਮਰ-ਭੁਲਾਵੇ ਦੇ ਹਨੇਰ ਵਿਚ, ਆਤਮਿਕ ਮੰਡਲ ਦੇ ਅਨੁਭਵੀ ਇਲਾਹੀ ਧਰਮ ਦਾ ਪ੍ਰਚਾਰ ਕਰਨਾ, ਨਿਰਮਲ ਅਤੇ ਲਾਭ ਹੀਣ ਹੀ ਨਹੀਂ, ਬਲਕਿ ਹਾਨੀਕਾਰਕ ਭੀ ਹੋ ਜਾਂਦਾ ਹੈ।

ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥ (ਪੰਨਾ-951)

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥

ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਾਛਾਣੈ ॥ (ਪੰਨਾ-767)

ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥

(ਪੰਨਾ-140)

ਇਹ ਇਲਾਹੀ ‘ਬਖਸ਼ਿਸ਼’ ਅਤੇ ‘ਜਲਵਾ’ (Divine grace and glory) ਹਰ ਇਕ ਜੀਵ ਦੇ ਅੰਤਰ-ਆਤਮੇ, ਗੁਪਤ ਤੌਰ ਤੇ ‘ਰਵਿ ਰਹਿਆ ਭਰਪੂਰ’ ਹੈ, ਪਰ ਅਸੀਂ ਆਪਣੇ ਮਨ ਦੀ ਸ਼ਰਧਾ-ਭਾਵਨੀ ਦੀ ‘ਪ੍ਰਨਾਲੀ’ ਵਿਚ ‘ਹਉਮੈ’, ‘ਮੈਂ-ਮੇਰੀ’ ਦੀ ‘ਸ਼ਰਧਾ-ਹੀਣ’ ਅਗਿਆਨਤਾ, ਸਿਆਣਪਾਂ ਤੇ ਚੁਤਰਾਈਆਂ ਦੇ ‘ਰੋੜਿਆਂ’ ਨਾਲ ਅੜਿਕਾ ਪਾ ਦਿੰਦੇ ਹਾਂ। ਜਿਸ ਦੇ ਕਾਰਨ ਅਸੀਂ ਸਾਰੀਆਂ ਇਲਾਹੀ ਬਖਸ਼ਿਸ਼ਾਂ, ‘ਪ੍ਰੀਤ, ਪ੍ਰੇਮ, ਰਸ ਚਾਉ, ਦੀਆਂ ਦਾਤਾਂ ਤੇ ਬਰਕਤਾਂ ਤੋਂ ਵਾਂਝੇ ਜਾ ਰਹੇ ਹਾਂ—

ਇਹੁ ਧਨੁ ਸਰਬ ਰਹਿਆ ਭਰਪੂਰਿ ॥

ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥ (ਪੰਨਾ-991)

ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥

(ਪੰਨਾ-1289)

‘ਛੁੱਲ’, ਆਪਣੇ ਸੋਮੇ—‘ਧਰਤੀ’ ਤੋਂ, ‘ਨਾਲ ਲਿਖੇ ਹੁਕਮ’ ਅਨੁਸਾਰ,

‘ਜੀਵਨ-ਰੌਂ’ ਅਤੇ ਇਲਾਹੀ ਗੁਣ ਪ੍ਰਾਪਤ ਕਰਦਾ ਹੋਇਆ ਉਪਜਦਾ, ਵੱਧਦਾ, ਪ੍ਰਭਲਤ ਹੁੰਦਾ ਹੋਇਆ, ਜੋਬਨ, ਪਿਆਰ-ਖਿੱਚ ਦੁਆਰਾ ਆਪਣਾ ‘ਆਪਾ’ ਵੰਡਦਾ, ਖਲੋਰਦਾ, ਦਾਨ ਕਰਦਾ, ਸੇਵਾ ਕਰਦਾ ਹੋਇਆ, ਆਪਣੇ ਇਲਾਹੀ ਦਾਤੇ ਦੇ ਅਸਚਰਜ ਗੁਣਾਂ ਤੇ ਬਖਸ਼ਿਸ਼ਾਂ ਦਾ ਵਿਕਾਸ, ਪ੍ਰਕਾਸ਼, ਪ੍ਰਗਟਾਵਾ, ਇਸਤਿਹਾਰ, ਪ੍ਰਚਾਰ ਕਰਦਾ ਹੋਇਆ ਸਹਿਜੇ ਹੀ, ਅਣਜਾਣੇ ਹੀ, ਅਛੋਪ ਹੀ, ਅਣਡਿਲੇ ਹੀ, ਆਪ ਮੁਹਾਰੇ ਹੀ, ਹਉਂ-ਰਹਿਤ ਆਤਮ-ਮੰਡਲ ਦੇ ਇਲਾਹੀ ਧਰਮ ਦਾ ਪਚਾਰ ਕਰ ਰਿਹਾ ਹੈ।

ਪਰ ਅਸੀਂ, ‘ਹਉਮੈ’ ਦੇ ਭਰਮੇ-ਭੁਲਾਵੇ ਵਿਚ, ਐਨੇ ਗਲਤਾਨ ਤੇ ਗੁਆਚੇ ਹੋਏ ਹਾਂ, ਕਿ ਕੁਦਰਤ ਦੇ ‘ਖੇਲ ਅਖਾੜੇ’ ਦੇ ਅਸਚਰਜ ਬਿਸਮਾਦੀ ‘ਕੌਤਕਾਂ’ (ecstatic wonders) ਨੂੰ ਸਮਝਣ, ਬੁਝਣ, ਚੀਨਣ, ਪਹਿਚਾਨਣ ਤੋਂ ਅਸਮਰਥ ਹਾਂ ਅਤੇ ਇਨ੍ਹਾਂ ਦੇ ਦਰਸ਼ਨਾਂ ਨਾਲ —

ਬਲਿਹਾਰੀ ਕਦਰਤਿ ਵਸਿਆ ॥ (ਪੰਨਾ-469)

ਸਤਿ ਸਹਾਣ ਸਦਾ ਮਨਿ ਚਾਉ ॥ (ਪੰਨਾ-4)

ਸਭ ਦੁਨੀਆ ਸਬਹਾਨ ਸਚਿ ਸਮਾਈਐ ॥ (ਪੰਨਾ-142)

ਨਾਨਕ ਸਚ ਦਾਤਾਰ ਸਿਨਾਖਤ ਕਦਰਤੀ ॥ (ਪੰਨਾ-141)

ਬਿਸਮ ਭਏ ਬਿਸਮਾਦ ਦੇਖਿ ਕਦਰਤਿ ਤੇਰੀਆ ॥ (ਪੰਨਾ-521)

ਸੱਚੀ ਤੇਰੀ ਸਿਫਤਿ ਸਚੀ ਸਾਲਾਹ ॥

ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ (ਪੰਨਾ-463)

ਵਾਲੇ ਬਿਸਮਾਦੀ ਅਹਿਲਾਦ ਦੇ ਰਸ, ਰੰਗ ਚਾਉ ਮਾਨਣ ਤੋਂ ਵਾਂਝੇ ਤੇ ਦੂਰ
ਜਾ ਰਹੇ ਹਾਂ। ਐਨ ਏਸੇ ਤਰ੍ਹਾਂ, ਆਤਮਿਕ ਜੀਵਨ ਵਾਲੇ, ਅੰਤਰ ਆਤਮੇ ਜੁੜੇ
ਹੋਏ, ਇਨਸਾਨੀ ਸਰੂਪ ਵਿਚ— ਇਲਾਹੀ ‘ਛੁੱਲ’, ਗੁਰਮੁਖ ਪਿਆਰੇ, ‘ਤਤ ਜੋਗ
ਕਉ ਬੇਤੇ’, ‘ਹਰਿ ਜਨ’, ਭਗਤ, ਸਾਧੂ, ਸੰਤ, ਪਰਉਪਕਾਰੀ, ਬ੍ਰਹਮ ਗਿਆਨੀ,
ਮਹਾਂ ਪੁਰਖ, ਖਾਲਸੇ ਸੰਸਾਰ ਉਤੇ ਅਲਿਪਤ ਆਤਮਿਕ ਜੀਵਨ ਬਤੀਤ ਕਰਦੇ
ਹੋਏ, “ਪਰਉਪਕਾਰ ਉਮਾਹਾ”, ਦੀ ਪੇਗਨਾ ਤੇ ‘ਹੁਕਮ’ ਅੰਦਰ, ਇਲਾਹੀ ਗੁਣਾਂ
ਦਾ ਪ੍ਰਕਾਸ਼ ਤੇ ਪਚਾਰ ਸਹਿਜੇ ਹੀ, ਆਪ ਮਹਾਰੇ, ਅਣਜਾਣੇ ਹੀ, ਅਭੋਲ ਹੀ,

ਅਛੋਪ ਹੀ, ਅਣਡਿੱਠੇ ਹੀ, ਚੁਪ-ਚੁਪੀਤੇ, ਹਉਂ ਰਹਿਤ ਕਰ ਰਹੇ ਹਨ!

ਇਨ੍ਹਾਂ ਨੂੰ 'ਹਉਂ ਧਾਰੀ' ਲੋਕਾਂ ਵਾਂਗ, ਪਰਉਪਕਾਰ ਜਾਂ ਪ੍ਰਚਾਰ ਕਰਨ ਦਾ ਬੁਖਾਰ ਨਹੀਂ ਚੜ੍ਹਿਆ ਹੁੰਦਾ।

ਇਹ ਪੂਰਨ ਆਤਮਿਕ ਅਨੁਭਵੀ ਸੋਝੀ ਵਿਚ, ਇਲਾਹੀ 'ਹੁਕਮੁ' ਦੀ ਕਾਰ ਕਰਦੇ ਹਨ।

ਏਹੋ ਜਿਹੇ ਉੱਚੇ-ਸੁੱਚੇ ‘ਜੀਵਨ ਵਾਲੇ’, ‘ਤਤ ਜੋਗ ਕੇ ਬੇਤੇ’, ਗੁਰਮੁਖ ਪਿਆਰਿਆਂ, ਗੁਰਸਿਖਾਂ, ਪ੍ਰਤੀ ਹੀ, ਗੁਰਬਾਣੀ ਵਿਚ ਇਉਂ ਸ਼ਲਾਘਾ ਕੀਤੀ ਗਈ ਹੈ—

ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ
ਜੋ ਆਪਿ ਜਪੈ ਅਵਰਹ ਨਾਮ ਜਪਾਵੈ ॥ (ਪੰਨਾ-306)

ਜਿਨ ਡਿਠਿਆ ਮਨੁ ਰਹਸੀਐ
ਕਿਉ ਪਾਈਐ ਤਿਨ ਸੰਗ ਜੀਉ ॥ (ਪੰਨਾ-760)

ਨਾਨਕ ਦਾਸੁ ਇਹੈ ਸੁਖੁ ਮਾਗੈ
ਮੋ ਕਉ ਕਰਿ ਸੰਤਨ ਕੀ ਧਰੇ ॥ (ਪੰਨਾ-13)

ਸਾਡੀ ਵਿਦਿਅਕ ਪ੍ਰਣਾਲੀ ਵਿਚ ਯੋਗਤਾ ਅਨੁਸਾਰ ਹੀ ਅਧਿਆਪਕ ਪੜ੍ਹਾਈ ਕਰਾ ਸਕਦੇ ਹਨ। ਹੇਠਲੀਆਂ ਸ਼੍ਰੇਣੀਆਂ ਨੂੰ ਤਾਂ ਗਰਜ਼ੂਏਟ ਟੀਚਰ ਪੜ੍ਹਾ ਸਕਦੇ ਹਨ, ਪਰ ਕਾਲਜ ਦੀਆਂ ਉਚੀਆਂ ਕਲਾਸਾਂ ਨੂੰ ਸਿਰਫ਼ ‘ਪੀ.ਐਚ.ਡੀ.’ ਦੀ ਡਿਗਰੀ ਵਾਲੇ ਪ੍ਰੋਫੈਸਰ ਹੀ ਪੜ੍ਹਾ ਸਕਦੇ ਸਨ। ‘ਪੀ.ਐਚ.ਡੀ.’ ਦੀ ਡਿਗਰੀ ਹਾਸਲ ਕਰਨ ਲਈ ਕਿਸੇ ਖਾਸ ਮਜ਼ਬੂਨ (subject) ਦੀ ਅੰਤਰਵਿਵੱਖੀ ਥੋੜ੍ਹਾ (research) ਕਰਨੀ ਪੈਂਦੀ ਹੈ।

ਗਰੈਜੂਏਟ ਟੀਚਰ ਲਈ, ਕਾਲਜ ਦੇ ਵਿਦਿਆਰਥੀਆਂ ਨੂੰ ਪੜਾਉਣਾ
ਨਾ ਵਾਜਿਬ, ਲਾਭ ਹੀਣ ਤੇ ਹਸੋ-ਹੀਣੀ ਗਲ ਹੈ। ‘ਪੀ.ਐਚ.ਡੀ’ ਡਿਗਰੀ
ਵਾਲੇ ਪ੍ਰੈਫੈਸਰਾਂ ਲਈ, ਸਕੂਲਾਂ ਵਿਚ ਪੜਾਉਣਾ, ਵਕਤ ਤੇ ਸ਼ਕਤੀ ਜਾਇਆ
ਕਰਨੀ ਹੈ (wastage of time and energy) ।

ਊਪਰਲੇ ਊਦਾਹਰਣਾਂ ਤੋਂ ਹੇਠ ਲਿਖੇ ਨੁਕਤੇ ਉਭਰ ਕੇ ਸਪਸ਼ਟ ਹੁੰਦੇ ਹਨ—

1. ਅਧਿਆਪਕ ਬਣਨ ਲਈ ਖੁਦ ਯੋਗਤਾ ਹਾਸਲ ਕਰਨੀ ਪੈਂਦੀ ਹੈ।
 2. ਉਚਿਆਂ ਕਲਾਸਾਂ ਨੂੰ ਪੜਾਉਣ ਲਈ ਖੋਜ (research) ਕਰਨੀ ਪੈਂਦੀ ਹੈ।
 3. ਬਗੈਰ ਯੋਗਤਾ, ਪੜਾਉਣਾ ਜਾਂ ਪ੍ਰਚਾਰ ਕਰਨਾ, ਨਾਵਾਜਬ, ਲਾਭ ਹੀਣ ਕਰਤਵ ਹੈ।
 4. ‘ਛੱਲ’ ਖੁਦ ਖੁਸ਼ਬੂ ਨਾਲ ਭਰਪੂਰ ਹੋ ਕੇ ਹੀ ਖੁਸ਼ਬੂ ਵੰਡ ਸਕਦਾ ਹੈ।
 5. ਬਾਹਰਮੁਖੀ ਦਿਮਾਗੀ ਗਿਆਨ ‘ਹੋਰ’ ਹੈ ਅਤੇ ਅੰਤਰਮੁਖੀ ਅਨੁਭਵੀ ਗਿਆਨ, ਬਿਲਕੁਲ ‘ਹੋਰ’ ਹੈ।
- ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥
 ਵਰਮੀ ਮਾਰੀ ਸਾਪੁ ਮਰਈ ਨਾਮੁ ਨ ਸੁਨਈ ਢੋਰਾ ॥

(ਪੰਨਾ-381)

6. ‘ਆਪਿ ਜਪੈ ਅਵਰਹ ਨਾਮੁ ਜਪਾਵੈ’ ਦੇ ਇਲਾਹੀ ‘ਉਪਦੇਸ਼’ ਵਿਚੋਂ ਅਸੀਂ ਪਹਿਲੀ ਸਿਖਿਆ ‘ਆਪਿ ਜਪੈ’ ਨੂੰ —

ਸਮਝਿਆ ਹੀ ਨਹੀਂ
 ਬੁਝਿਆ ਹੀ ਨਹੀਂ
 ਕਮਾਇਆ ਹੀ ਨਹੀਂ

7. ਇਸ ਲਈ ਦੂਜੀ ਸਿਖਿਆ, ‘ਅਵਰਹ ਨਾਮੁ ਜਪਾਵੈ’ ਦੀ ਕਮਾਈ ਨਹੀਂ ਕੀਤੀ ਜਾ ਸਕਦੀ।
 ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥
 ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥

(ਪੰਨਾ-381)

ਅਸੀਂ ਕੁਝ ਧਾਰਮਿਕ ਕਿਤਾਬਾਂ ਪੜ੍ਹ ਸੁਣ ਕੇ, ਓਪਰਾ ਜਿਹਾ ਦਿਮਾਗੀ ਗਿਆਨ ਸਿਖ ਕੇ, ਇਲਾਹੀ ਅਨੁਭਵੀ ਮੰਡਲ ਤੋਂ ਆਈ ਗੁਰਬਾਣੀ ਦਾ ਪ੍ਰਚਾਰ ਕਰਦੇ ਹਾਂ। ਇਸ ਦਿਮਾਗੀ ਧਾਰਮਿਕ ਪ੍ਰਚਾਰ ਦਾ ਅਸਰ, ਮਾਇਕੀ ਮੰਡਲ ਦੇ

ਜਗਿਆਸੂਆਂ ਦੀ ਬੁੱਧੀ ਤਾਈਂ ਸੀਮਤ ਹੁੰਦਾ ਹੈ ਅਤੇ ਤ੍ਰੈਗੁਣੀ ਮਾਇਆ ਦੇ ਭਰਮ ਭੁਲਾਵੇ ਦੇ ਹਨੇਰ ਵਿਚੋਂ ਕੱਢਣ ਤੋਂ ‘ਅਸਮਰਥ’ ਹੈ। ਇਹ ਦਿਮਾਗੀ ਗਿਆਨ, ਸਾਨੂੰ ਆਤਮਿਕ ਮੰਡਲ ਦੀ ਪ੍ਰਕਾਸ਼ ਰੂਪੀ ‘ਠਲਕ’ ਨਹੀਂ ਦਿਖਾ ਸਕਦਾ। ਇਸ ਲਈ, ਨਿਰੋਲ ਮਾਨਸਿਕ ਦਿਮਾਗੀ ਗਿਆਨ, ਆਤਮਿਕ ਮੰਡਲ ਦੇ ਉਤਮ ਜਗਿਆਸੂਆਂ ਲਈ ਕਾਫ਼ੀ ਨਹੀਂ ਹੈ।

ਗੁਰਬਾਣੀ ਵਿਚ, ਆਤਮਿਕ ਮੰਡਲ ਦਾ ਨਿਰਮਲ ਇਲਾਹੀ 'ਤੱਤ ਗਿਆਨ', 'ਆਤਮ ਪ੍ਰਕਾਸ਼', 'ਨਾਮ ਰੰਗ ਭਰਪੂਰ' ਹੈ। ਇਸ ਨੂੰ ਸਿਰਫ਼ ਅੰਤਰ-ਆਤਮੇ, ਆਤਮਿਕ ਮੰਡਲ ਦੀ ਅਨੁਭਵੀ 'ਖੋਜ' ਨਾਲ ਹੀ ਬੁਝਿਆ, ਸੀਝਿਟਾ, ਪਹਿਚਾਣਿਆ, ਚੀਨਿਆ ਜਾ ਸਕਦਾ ਹੈ। ਇਹ ਆਤਮਿਕ ਤੱਤ-ਗਿਆਨ, ਦਿਮਾਗੀ ਸਮਝ ਅਥਵਾ ਬੁੱਧੀ ਦੀ ਪਕੜ ਤੋਂ ਬਾਹਰ ਹੈ। ਇਸ ਲਈ ਇਲਾਹੀ ਮੰਡਲ ਦੀ 'ਅਨੁਭਵੀ ਸੋਝੀ' ਬਾਹਰ ਮੁੱਖੀ ਦਿਮਾਗੀ ਗਿਆਨ ਨਾਲ, ਹੋ ਗੀ ਨਹੀਂ ਸਕਦੀ।

ਗੁਰਬਾਣੀ ਵਿਚ ਇਨ੍ਹਾਂ ਭੁਲੇਖਿਆਂ ਨੂੰ ਇਉਂ ਬਿਆਨ ਕੀਤਾ ਹੈ—

ਅਵਰ ਉਪਦੇਸ਼ੈ ਆਪਿ ਨ ਕਰੈ ॥

ਆਵਤ ਜਾਵਤ ਜਨਮੈ ਮਰੈ ॥ (ਪੰਨਾ-380)

ਊਪਦੇਸ਼ ਕਰੈ ਆਪਿ ਨ ਕਮਾਵੈ ਤਤ੍ਤ ਸਬਦੂ ਨ ਪਛਾਨੈ ॥

(ਪੰਨਾ-380)

ਪੜਿ ਪੰਡਿਤ ਅਵਰਾ ਸਮਝਾਏ ॥

ਘਰ ਜਲਤੇ ਕੀ ਖਬਰਿ ਨ ਪਾਏ ॥ (ਪੰਨਾ-1046)

ਪਡਿੰਤੁ ਪੜਿ ਪੜਿ ਉਚਾ ਕੁਕਦਾ ਮਾਇਆ ਮੋਹਿ ਪਿਆਰੁ ॥

ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥ (ਪੰਨਾ-86)

ਜਿਸ ਤਰ੍ਹਾਂ —

1. ਟੁੱਟੀ ਹੋਈ ‘ਡੋਡੀ’ ਵਿਚੋਂ, ਖੁਸ਼ਬੋ ਆਦਿ ਫੁੱਲ ਦੇ ਅਨੇਕ ਗੁਣ, ਪੂਰੀ ਤਰ੍ਹਾਂ ਨਹੀਂ ਮਿਲ ਸਕਦੇ।
 2. ਖੋਜ ਕਰ ਕੇ, ਪੀ. ਐਚ. ਡੀ. ਦੀ ਛਿਗਰੀ ਪਰਾਪਤ ਕੀਤੇ ਬਹੁਰੰਗ ਵਿਚ ਵੱਡੇ ਹੋਏ ਹਨ।

ਪ੍ਰੋਫੈਸਰ (professor) ਆਪਣੇ ਮਜ਼ਮੂਨ ਦੀ ਸਹੀ ਤੌਰ ਤੇ ਪੜਾਈ ਨਹੀਂ ਕਰ ਸਕਦਾ।

- ਡ3. ‘ਕੱਚੀ ਸਰਸੋਂ ਨੂੰ ਪੀੜ ਕੇ, ਨਾ ‘ਖਲ’ ਬਣਦੀ ਹੈ ਤੇ ਨਾ ਤੇਲਾ’
4. ਵਿਉਂਤ ਅਨੁਸਾਰ ਦੁਧ ਨਾ ਜਮਾਇਆ ਜਾਵੇ ਤਾਂ ਉਸ ਵਿਚੋਂ ਨਾ ਮੱਖਣ ਨਿਕਲਦਾ ਹੈ ਅਤੇ ਨਾ ਲਸੀ ਬਣਦੀ ਹੈ।

ਇਸੇ ਤਰ੍ਹਾਂ ਗੁਰਬਾਣੀ ਨੂੰ ਅੰਤਰ-ਆਤਮੇ ਬੁਝੇ, ਸੀਝੇ ਅਤੇ ਅਨੁਭਵ ਕੀਤੇ ਬਗੈਰ, ਗੁਰਬਾਣੀ ਦੇ ਅੰਤਰਵਿੰਭਾਵਾਂ ਦੇ ਗੁੱਝੇ ਭੇਦਾਂ ਦਾ, ਦਿਮਾਗੀ, ਪ੍ਰਚਾਰ ਕਰਨ ਦਾ ਕੋਈ ਖਾਸ ਲਾਭਦਾਇਕ ਅਸਰ ਨਹੀਂ ਹੋ ਸਕਦਾ। ਏਸੇ ਕਾਰਣ ਇਤਨਾ ਜਿਆਦਾ ਦਿਮਾਗੀ ਧਰਮ ਪ੍ਰਚਾਰ ਹੋਣ ਦੇ ਬਾਵਜੂਦ ਅਸੀਂ ਗੁਰਬਾਣੀ ਦੇ -ਛੂੰਘੇ ਅਰਥ, ਅੰਤਰਵਿੰਭਾਵਾਂ, ਅਨੁਭਵੀ ਗਿਆਨ, ਗੁੱਝੇ ਭੇਦੇ, ਆਤਮ-ਪ੍ਰਕਾਸ਼, ਆਤਮ ਰੁਣ-ਝੁਣ, ਮਹਾਂ ਰਸ, ਚਾਉ, ਸੁਖ, ਬੇੜਾ, ਨਾਮ ਤੋਂ ਵਾਂਝੇ ਜਾ ਰਹੇ ਹਾਂ।

ਇਸੇ ਕਾਰਣ ਸਾਡੇ ਮਾਨਸਿਕ ਤੇ ਧਾਰਮਿਕ ਜੀਵਨ ਵਿਚ ਕੋਈ ਖਾਸ ਤਬਦੀਲੀ ਨਹੀਂ ਆ ਰਹੀ। ਬਾਹਰਮੁੱਖੀ ਧਾਰਮਿਕ ਕਰਮ-ਕਿਰਿਆ ਕਰਦੇ ਹੋਏ ਭੀ, ਰੁੱਖਾ, ਸੁੱਖਾ, ਫੋਕਾ, ਢਹਿੰਦੀਆਂ ਕਲਾਂ ਵਾਲਾ ਜੀਵਨ ਬਤੀਤਕਰ ਰਹੇ ਹਾਂ। ਜੀਵਨ ਖੇਤਰ ਦੇ ਹਰ ਪੱਖ ਵਿਚ, ‘ਪੰਜ-ਜਨਾਂ’ ਦੇ ਟਾਕਰੇ ਵਿਚ, ‘ਹਾਰ ਖਾ ਕੇ’ ਚਿਤ ਹੋ ਜਾਂਦੇ ਹਾਂ ਅਤੇ ਅਤਿਅੰਤ ਨਿਰਾਸਤਾ (frustration) ਵਿਚ ਰੱਬ ਤੋਂ ਅਸ਼੍ਵੰਧਕ ਤੇ ਬੇਮੁੱਖ ਹੋ ਜਾਂਦੇ ਹਾਂ।

ਜਿਸ ਤਰ੍ਹਾਂ ‘ਪੀ. ਐਚ. ਡੀ.’ ਦੀ ਡਿਗਰੀ ਲਈ, ਕਿਸੇ ਮਜ਼ਮੂਨ ਦੀ ਛੂੰਘੀ ਖੋਜ ਕਰਨੀ ਪੈਂਦੀ ਹੈ, ਉਸੇ ਤਰ੍ਹਾਂ ਆਤਮਿਕ ਜਗਿਆਸੂਆਂ ਨੂੰ ਗੁਰਮੁਖ ਪ੍ਰਚਾਰਕ ਬਣਨ ਲਈ, ਸਾਧ-ਸੰਗਤ ਵਿਚ ਸਬਦ-ਸੁਰਤ ਦੁਆਰਾ, ਅਟੁਟ ਸਿਮਰਨ-ਅਭਿਆਸ ਕਰਕੇ, ਆਪਣੇ ਅੰਦਰਲੇ ‘ਆਤਮਿਕ-ਖੂਟਹੇ’ ਦੀਆਂ ਛੂੰਘਿਆਈਆਂ ਵਿਚ, ਗੁਰਬਾਣੀ ਦੇ ਅੰਤਰਵਿੰਭਾਵ ਯਾ ਤੱਤ ਨੂੰ—ਖੋਜਣ, ਬੁਝਣ, ਚੀਨਣ, ਸੀਝਣ, ਅਨੁਭਵ ਕਰਨ ਦੀ ਲੋੜ ਹੈ।

ਗੁਰਮਤਿ ਖੋਜਿ ਲਹਹੁ ਘਰੁ ਬਹੁੜਿ ਨ ਗਰਪ ਮਝਾਰਾ ਹੋ ॥

(ਪੰਨਾ-1030)

ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥

(ਪੰਨਾ-684)

ਸਭ ਕਿਛੁ ਘਰ ਮਹਿ ਬਾਹਿਰ ਨਾਹੀ ॥

ਬਾਹਿਰ ਟੋਲੈ ਸੋ ਭਰਮਿ ਭੁਲਾਹੀ ॥ (ਪੰਨਾ-102)

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਿਰ ਵਸਤੁ ਨ ਭਾਲਿ ॥

(ਪੰਨਾ-569)

ਜਦ ਉਤਮ ਜਗਿਆਸੂ ਦੀ, ‘ਅੰਤਰਿ ਆਤਮੇ ਥੋੜ੍ਹਾ’, ‘ਸਾਧ ਸੰਗਤ’ ਤੇ
ਗੁਰੂ ਦੀ ਕ੍ਰਿਪਾ ਨਾਲ, ਸੰਪੂਰਨ ਹੁੰਦੀ ਹੈ ਤਾਂ—

ਬਾਹਿਰ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥

(ਪੰਨਾ-1002)

ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥

(ਪੰਨਾ-1315)

ਨਾਨਕਾ ਕਾ ਪਾਤਿਸਾਹੁ ਦਿਸੈ ਜਾਹਰਾ ॥

(ਪੰਨਾ-397)

ਵਾਲੀ ਅਵਸਥਾ ਪ੍ਰਾਪਤ ਹੁੰਦੀ ਹੈ।

ਇਹ ਉਚੀ-ਸੁਚੀ ਆਤਮਿਕ ਅਵਸਥਾ ਵਾਲੇ, ਗੁਰਮੁਖ ਪਿਆਰੇ, ਕਿਸੇ
ਵਿਸਮਾਦੀ ਅਹਿਲਾਦ ਦੀ ਮਸਤੀ ਵਿਚ, ਕਹਿ ਉਠਦੇ ਹਨ—

ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ (ਪੰਨਾ-370)

ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥

(ਪੰਨਾ-360)

ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥

(ਪੰਨਾ-532)

ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥

ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥ (ਪੰਨਾ-1137)

ਦੇਖਿਆ ਤਿਹੁੰ ਲੋਕ ਕਾ ਪੀਉ ॥

ਅਚਰਜੁ ਭਇਆ ਜੀਵ ਤੇ ਸੀਉ ॥ (ਪੰਨਾ-344)

ਇਸ ਇਲਾਹੀ ਮੰਜ਼ਿਲ ਤੇ ਪਹੁੰਚ ਕੇ, ਬਖਸ਼ੇ ਹੋਏ ਗੁਰਮੁਖ ਪਿਆਰੇ, ਤੈਗੁਣੀ

ਮਾਇਕੀ ਮੰਡਲ ਦੇ ਭਰਮ ਦੇ ਹਨੇਰ ਵਿਚੋਂ, ਉਤਾਹਾਂ ਉਠ ਕੇ, ਆਤਮਿਕ ਮੰਡਲ ਦੇ ਨਿਰਮਲ ਪ੍ਰਕਾਸ਼ ਵਿਚ, ਉਡਾਰੀਆਂ ਲਾਉਂਦੇ ਹਨ, ਅਤੇ ਇਲਾਹੀ 'ਹੁਕਮੁ' ਪ੍ਰਾਇਣ ਹੋ ਕੇ ਪਰਉਪਕਾਰੀ ਜੀਵਨ ਬਤੀਤ ਕਰਦੇ ਹੋਏ, 'ਹੁਕਮੁ' ਦੀ ਕਾਰ ਕਮਾਉਂਦੇ ਹਨ –

ਜਿਉ ਤੁ ਚਲਾਇਹਿ ਤਿਵ ਚਲਹ ਸੁਆਮੀ

ਹੋਰ ਕਿਆ ਜਾਣਾ ਗਣ ਤੇਰੇ ॥ (ਪੰਨਾ-919)

ਜੋ ਤੁੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥

(ਪੰਨਾ-432)

ਜਿਉ ਬੋਲਾਵਹਿ ਤਿਉ ਬੋਲਹ ਸਾਮੀ॥ (ਪੰਨਾ-508)

ਜਹ ਬੈਸਾਲਹਿ ਤਹ ਬੈਸਾ ਸਆਮੀ

ਜਹ ਭੇਜਹਿ ਤਹ ਜਾਵਾ ॥

(ਪੰਨਾ-993)

ਪ੍ਰਭ ਡੋਰੀ ਹਾਥਿ ਤੁਮਾਰੇ ॥

(ਪੰਨਾ-626)

ਇਸ ਆਤਮਿਕ ਅਵਸਥਾ ਵਿਚ ‘ਹਰਿ ਜਨ’ ਦਾ ‘ਆਪਾ ਮਿਟ ਜਾਂਦਾ’ ਹੈ ਤੇ ਉਹ ‘ਨਾਨਕ-ਘਰ’ ਦਾ ਬੈ ਖਰੀਦ ‘ਗੋਲਾ’ ਅਥਵਾ ‘ਹੁਕਮੀ ਬੰਦਾ’ ਬਣ ਕੇ ‘ਹੁਕਮੀ ਕਾਰ’ ਕਰਦਾ ਹੈ। ਉਸ ਅੰਦਰ ‘ਹਉਮੈ’ ਦੀ ਲੇਸ ਮਾਤਰ ਭੀ ਨਹੀਂ ਹੁੰਦੀ।

ਪਿਛਲੀਆਂ ਲੇਖਾਂ ਵਿਵਚ ਦਸਿਆ ਜਾ ਚੁੱਕਾ ਹੈ, ਕਿ ਸਿੱਸਟੀ ਦੇ ਦੋ ਅੱਡ ਅੱਡ ਮੰਡਲ ਹਨ—

1. ਤੈਗਣੀ ਮਾਇਕੀ ਮੰਡਲ।

2. ਅਨੁਭਵੀ ਆਤਮਿਕ ਮੰਡਲ।

ਤੈਰਾਣੀ ਮਾਇਕੀ-ਮੰਡਲ ਵਿਚ ਭਿੰਨ ਭਿੰਨ 'ਧਰਮ' ਪ੍ਰਚਲਤ ਹਨ, ਇਨ੍ਹਾਂ ਧਰਮਾਂ ਦੇ ਪ੍ਰਚਾਰ ਦੇ ਵੱਖਰੇ ਵੱਖਰੇ ਤਰੀਕੇ ਹਨ, ਜੋ ਕਿ ਦੂਜੇ ਦੇ ਸਹਾਇਕ ਭੀ ਹਨ ਅਤੇ ਵਿਰੋਧੀ ਭੀ ਹੋ ਸਕਦੇ ਹਨ।

ਤੈਗੁਣੀ ਮਾਇਕੀ ਮੰਡਲ ਦੇ ਧਰਮ ਪ੍ਰਚਾਰ ਦਾ ਅਸਰ ਸਰੋਤਿਆਂ ਦੀ ਬੁੱਧੀ ਮੰਡਲ ਦੇ ਦਾਇਰੇ ਤਾਈਂ ਸੀਮਤ ਹੁੰਦਾ ਹੈ। ਇਹ ਤੈਗੁਣੀ ਮਾਇਕੀ-ਮੰਡਲ ਦੇ

ਪਰਮ-ਪ੍ਰਚਾਰ ਵਾਲਾ ਦਿਮਾਗੀ ਗਿਆਨ, ਆਤਮਿਕ ਮੰਡਲ ਦੇ ‘ਅਨੁਭਵੀ ਧਰਮ’ ਦੀ ਸਿਰਫ਼ ‘ਟੋਹ’ ‘ਇਸ਼ਾਰਾ’, ਦਿਮਾਗੀ-ਸੇਧ ਹੀ ਦੇ ਸਕਦਾ ਹੈ, ਪਰ ਇਲਾਹੀ ‘ਅਨੁਭਵੀ ਗਿਆਨ’ ਦੇ ਪ੍ਰਕਾਸ਼ ਤੇ ‘ਜਲਵੇ’ ਨੂੰ ਬੁਝਣ, ਸੀਝਣ, ਚੀਨਣ, ਪਹਿਚਾਨਣ ਤੇ ਮਾਨਣ ਤੋਂ ਅਸਮਰਥ ਹੈ।

ਇਹ ਦਿਮਾਗੀ ਗਿਆਨ, ਸਾਡੇ ਮਨ ਦੇ 'ਸਬਲ ਭ੍ਰਮ-ਗੜ੍ਹ' ਨੂੰ ਤੋੜ ਨਹੀਂ ਸਕਦਾ ਤੇ ਹਉਮੈਂ ਦੇ ਭਰਮ-ਭੁਲਾਵੇ ਦੀ ਅਗਿਆਨਤਾ ਦੇ 'ਹਨੇਰ' ਨੂੰ ਦੂਰ ਕੀਤੇ ਬਹੁੰਚ, ਅੰਤਰ ਆਤਮੇ ਇਲਾਹੀ ਪਕਾਸ਼ ਦਾ ਅਨਭਵ ਨਹੀਂ ਹੋ ਸਕਦਾ —

ਕਥਨੀ ਕਹਿ ਭਰਮ ਨ ਜਾਈ ॥

ਸਭ ਕਥਿ ਕਥਿ ਰਹੀ ਲਕਾਈ ॥

(ਪੰਨਾ-655)

ਜਨ ਨਾਨਕ ਬਿਨ ਆਪਾ ਚੀਨੈ ਮਿਟੈ ਨ ਭਮ ਕੀ ਕਾਈ ॥

(ਪੰਨਾ-684)

ਕਹਨ ਕਹਾਵਨ ਕਉ ਕਈ ਕੇਤੈ ॥

ਐਸੇ ਜਨ ਬਿਰਲੋ ਹੈ ਸੇਵਕ ਜੋ ਤਤ ਜੋਗ ਕਉ ਬੇਤੈ ॥

(ਪੰਨਾ-1302)

Our intellectual approach to outer dogmatic religion can at best, take us to the outer court-yard of Divine Realm of God, but is unable to introduce and usher our souls into the Inner Mansions of God's Kingdom.

ਇਸ ਦਾ ਪੰਜਾਬੀ ਵਿਚ ਅਨੁਵਾਨ ਇਸ ਤਰ੍ਹਾਂ ਕੀਤਾ ਜਾ ਸਕਦਾ ਹੈ—ਸਾਡਾ ਦਿਮਾਰੀ ਗਿਆਨ ਸਾਨੂੰ ਜ਼ਿਆਦਾ ਤੋਂ ਜ਼ਿਆਦਾ, ਆਤਮਿਕ ਮੰਡਲ ਦੇ ‘ਬਾਹਰਲੇ ਵੇੜੇ’ ਦੀ ‘ਟੋਹ’ ਜਾਂ ‘ਸੇਧ’ ਦੇ ਸਕਦਾ ਹੈ, ਉਸ ਤੋਂ ਅੱਗੇ ਨਹੀਂ।

ਬਾਹਰ ਮੁਖੀ ਮਾਇਕੀ ਮੰਡਲ ਦੇ ਧਰਮ-ਪ੍ਰਚਾਰਕਾਂ ਲਈ, ਧਾਰਮਿਕ ਗਿਆਨ ਦੀਆਂ ਯੋਗਤਾਵਾਂ ਤੇ ਡਿਗਰੀਆਂ ਦੀ ਲੋੜ ਹੈ। ਇਨ੍ਹਾਂ ਧਾਰਮਿਕ ਡਿਗਰੀਆਂ ਨੂੰ ਹਾਸਲ ਕਰਨ ਲਈ —

1. ਪੜਾਈ ਕਰਦਿਆਂ ਹੋਇਆਂ,
2. ਖੋਜ ਕਰਦਿਆਂ ਹੋਇਆਂ,
3. ਪ੍ਰਾਪਤ ਕੀਤੇ ਹੋਏ ਗਿਆਨ ਦਾ ਪ੍ਰਚਾਰ ਕਰਦਿਆਂ ਹੋਇਆਂ,
4. ਧਾਰਮਿਕ ਅਸੂਲਾਂ ਦੇ ਬਗੀਕ ਨੁਕਤਿਆਂ ਤੇ ‘ਬਾਲ ਕੀ ਖਾਲ’ ਨਿਕਾਲਦਿਆਂ ਹੋਇਆਂ,
5. ਬੇਅੰਤ ਕਰਮ-ਕਾਂਡਾਂ ਦੀਆਂ ਉਕਤੀਆਂ-ਜੁਗਤੀਆਂ ਤੇ ਵਾਦ-ਵਿਵਾਦ ਵਿਚ ਪੈ ਕੇ,

ਸਾਡੀਆਂ ਸੂਖਮ ਮਾਨਸਿਕ ਬਿਰਤੀਆਂ, ‘ਬਾਹਰ ਮੁਖੀ’ ਹੋ ਕੇ, ‘ਖਿੰਡ-ਪੁੰਡ’ ਯਾ ਗਵਾਚ ਜਾਂਦੀਆਂ ਹਨ ਅਤੇ ‘ਬਾਹਰ ਮੁਖੀ ਖਿੰਡਾਓ’ ਵਿਚ, ‘ਗਿੱਝੇ’ ਹੋਏ ਮਨ ਦੀਆਂ ਬਿਰਤੀਆਂ ਨੂੰ ਇੱਕਠੀਆਂ ਕਰਕੇ, ਅੰਤਰ ਮੁਖੀ ਸਿਮਰਨ ਵਿਚ ਲਾਉਣ, ਅਤਿ ਕਠਨ ਜਾਂ ਅਸੰਭਵ ਹੋ ਜਾਂਦਾ ਹੈ। ਏਸੇ ਕਰਕੇ ਜਗਿਆਸੂਆਂ ਦੀ ਆਮ ਸ਼ਿਕਾਇਤ ਹੁੰਦੀ ਹੈ ਕਿ ‘ਪਾਠ’ ਜਾਂ ਸਿਮਰਨ ਕਰਦਿਆਂ ਹੋਇਆਂ ਮਨ ਨਹੀਂ ਟਿਕਦਾ।

ਪਾਰੇ ਵਾਂਗ ਚੰਚਲ ਬਿਰਤੀਆਂ ਨੂੰ ਜਨਮਾਂ ਤੋਂ ਬਾਹਰ ਮੁਖੀ ‘ਖਿੰਡਣ’ ਤੇ ‘ਚੌੜਨ’ ਦੀ ‘ਆਦਤ’ ਪਈ ਹੋਈ ਤੇ ਇਸ ਪੱਕੇ ਹੋਏ ਸੁਭਾਉ ਦੇ ‘ਉਲਟ’, ਇਨ੍ਹਾਂ ਨੂੰ ਅੰਤਰ ਮੁਖੀ ਇੱਕਠੀਆਂ ਕਰਕੇ, ਸ਼ਬਦ-ਸੁਰਤ ਵਿਚ ਜੋੜਨਾ ਜਾਂ ‘ਇਕਾਗਰ ਚਿਤ’ ਹੋ ਕੇ ਸਿਮਰਨ ਕਰਨਾ ਅੰਖਾ ਹੈ।

ਪਰ ਅਸੀਂ ਬਾਹਰਮੁਖੀ ਧਾਰਮਿਕ ਕਰਮ-ਕਿਰਿਆ ਤੇ ਦਿਮਾਰੀ ਗਿਆਨ ਦੀਆਂ ਉਕਤੀਆਂ-ਜੁਗਤੀਆਂ ਤੇ ਫਿਲੋਸਫੀ ਦੇ ਜੰਗਲ ਵਿਚ, ਇਤਨੇ ਭਟਕ ਚੁਕੇ ਹਾਂ, ਕਿ ਸਤਿਗੁਰਾਂ ਦੇ ਤਾਕੀਦੀ ਉਪਦੇਸ਼, ‘ਨਾਮ ਸਿਮਰਨ’ ਤੋਂ ਦੁਰਾਡੇ ਜਾ ਰਹੇ ਹਾਂ ਜਾਂ ਉਕਾ ਹੀ ਭੁੱਲ ਗਏ ਹਾਂ—

ਨਾਨਕ ਕੈ ਘਰਿ ਕੇਵਲ ਨਾਮੁ ॥ (ਪੰਨਾ-1136)

ਨਾਮ ਬਿਨਾ ਸਭਿ ਕੂੜ੍ਹ ਗਾਲੀ ਹੋਛੀਆ ॥ (ਪੰਨਾ-761)

ਭਜਹੁ ਗੋਬਿੰਦ ਭੁਲਿ ਮਤ ਜਾਹੁ ॥

ਮਾਨਸ ਜਨਮ ਕਾ ਏਹੀ ਲਾਹੁ ॥ (ਪੰਨਾ-1159)

ਸਾਜਨ ਸੰਤ ਕਰਹੁ ਇਹੁ ਕਾਮੁ ॥

ਆਨ ਤਿਆਗ ਜਪਹੁ ਹਰਿ ਨਾਮੁ ॥ (ਪੰਨਾ-290)

ਪੂਜਸਿ ਨਾਹੀ ਜਪ ਤਪ ਜੇਤੇ ਸਪ ਉਪਰਿ ਨਾਮੁ ॥ (ਪੰਨਾ-401)

ਉਪਰਲੇ ਗੁਰਵਾਕ ਅਨੁਸਾਰ, ਆਤਮਿਕ ਮੰਡਲ ਦੇ ਇਲਾਹੀ ਅਨੁਭਵੀ
ਗਿਆਨ ਦੇ ਪ੍ਰਚਾਰ ਲਈ —

1. ਬੁੱਧੀ ਮੰਡਲ ਦੇ ਦਿਮਾਰੀ ਗਿਆਨ ਤੋਂ ‘ਉਤਾਹਾਂ ਉਠ’ ਕੇ,
2. ਗੁਰਮੁਖ ਪਿਆਰਿਆਂ ਦੀ ਸੰਗਤ ਤੇ ਸੇਵਾ ਕਰਦਿਆਂ ਹੋਇਆਂ,
3. ਬਿਰਤੀਆਂ ਨੂੰ ਅੰਤ੍ਰ-ਆਤਮੇ ਹਿਰਦੇ ਦੇ ‘ਖੂਹਟੇ’ ਵਿਚ ਉਤਾਰ ਕੇ,
4. ‘ਸ਼ਬਦ-ਸੁਰਤ’ ਵਿਚ ਜੋੜ ਕੇ,
5. ਅਣੁਟ ‘ਨਾਮ ਅਭਿਆਸ ਕਮਾਈ’,

ਕਰਨ ਦੀ ਲੋੜ ਹੈ।

ਇਸ ਤਰ੍ਹਾਂ ‘ਨਾਮ ਸਿਮਰਨ ਕਮਾਈ’ ਤੇ ਸੇਵਾ ਕਰਦਿਆਂ ਹੋਇਆਂ,
ਸਤਿਗੁਰਾਂ ਦੀ ‘ਨਦਰਿ-ਕਰਮ’ ਹੁੰਦੀ ਹੈ ਗੁਰਸਿਖ ਦੇ ਅੰਤ੍ਰ-ਆਤਮੇ
ਹੀ — ‘ਅਨੁਭਵ ਪ੍ਰਕਾਸ਼’ ‘ਗੋਵਿਦੁ ਗਜਿਆ’, ਸਬਦ ‘ਝੁੱਠਾ’, ‘ਨਦਰੀ-
ਨਦਰਿ ਨਿਹਾਲ’, ਅਥਿਰਲੀ ਜੇਤ ਦਾ ਵਿਕਾਸ, ਪ੍ਰੇਮ ਛੋਹ, ਅਨਹਦ ਧੁਨੀ,
ਗੁਰ ਪ੍ਰਸਾਦਿ, ਸਬਦ, ਨਾਮ, ਪ੍ਰੀਤ, ਪ੍ਰੇਮ, ਰਸ, ਚਾਉ ਆਦਿ ਸਾਰੇ ਇਲਾਹੀ
ਗੁਣ, ਸਹਿਜ ਸੁਭਾਏ, ਅਚਿੰਤ ਹੀ ਸਫੁਟਤ ਹੋ ਜਾਂਦੇ ਹਨ। ਇਸ ਤਰ੍ਹਾਂ ਉਹ
ਬਖ਼ਸ਼ਿਆ ਹੋਇਆ ਗੁਰਮੁਖ ਪਿਆਰਾ, ‘ਵਡ ਭਾਗਾ’ ਤੇ ਲਾਖੀਣਾ ਹੋ ਜਾਂਦਾ
ਹੈ ਅਤੇ —

ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ

ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥ (ਪੰਨਾ-306)

ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ (ਪੰਨਾ-381)

ਵਾਲੀ ਆਤਮਿਕ ਅਵਸਥਾ ਦਾ ਪ੍ਰਤੀਕ ਹੋ ਜਾਂਦਾ ਹੈ।

ਅਸਲ ਵਿਚ —

1. ਰਸਨਾ ਨਾਲ 'ਜਪ' ਕਰਨ ਤੋਂ ਲੈ ਕੇ,
2. ਹਿਰਦੈ ਵਿਚ ਧਿਆਉਣਾ ਯਾ ਅਰਾਧਣਾ,
3. 'ਸ਼ਬਦ-ਸੁਰਤ' ਦੁਆਰਾ ਸਿਮਰਨ ਕਰਨਾ,
4. ਅਨਹਦ ਪੁਨੀ ਵਿਚ ਮੋਹਿਆ ਜਾਣਾ,
5. ਅਮਲੀ ਜੀਵਨ ਬਣਾਉਣਾ,
6. ਸ਼ਬਦ ਦੀ 'ਕਮਾਈ' ਕਰਨਾ,
7. ਅੰਤਰ-ਗਤਿ 'ਸ਼ਬਦ-ਸੁਰਤ' ਵਿਚ ਲੀਨ ਹੋਣਾ,
8. 'ਨਾਮ-ਰਸ' ਵਿਚ 'ਪ੍ਰੀਤ-ਪ੍ਰੇਮ', 'ਰਸ-ਚਾਊ' ਮਾਨਣਾ, ਅਤੇ

ਇਸੇ ਇਲਾਹੀ ਬਿਸਮਾਦੀ ਪਿਆਰ ਤੇ ਪ੍ਰਿਮ-ਰਸ ਦੇ ਅਹਿਲਾਦ ਦੀ 'ਸਹਿ ਸਮਾਧ' ਵਿਚ, ਖਿਨ-ਖਿਨ, ਪਲ-ਪਲ, ਸਵਾਸ-ਸਵਾਸ, ਜੀਣਾ, ਥੀਣਾ, ਗੁਆਚਣਾ, ਲੋਟ-ਪੋਟ ਹੋਣ ਦੀ ਸਮੁੱਚੀ ਆਤਮਿਕ ਕਿਰਿਆ ਹੈ—ਅਤੇ 'ਆਪਿ ਜਪੈ' ਦੇ ਆਦੇਸ਼ ਦਾ ਪ੍ਰਤੀਕ ਤੇ ਪ੍ਰਗਟਾਵਾ ਹੈ।

ਗੁਰਬਾਣੀ ਵਿਚ ਐਸੀ ਅੂਰੂੰ ਆਤਮਿਕ ਅਵਸਥਾ ਨੂੰ ਹੀ —

'ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ' ਕਿਹਾ ਗਿਆ ਹੈ।

ਇਸ ਤਰ੍ਹਾਂ—

ਇਲਾਹੀ 'ਜੀਵਨ ਰੌ' (Divine Life Current)

ਗੁਰ ਪ੍ਰਸਾਦਿ (Divine Grace)

ਸ਼ਬਦ (Wordless WORD),

ਨਾਮ (NAM),

ਗੁਰਮੁਖ ਜਨਾਂ ਦੇ ਅੰਤਰ-ਆਤਮੇ ਵਿਚੋਂ—

ਸਫ਼ੁਟਤ ਹੋ ਕੇ

ਉਨ੍ਹਾਂ ਦੇ ਤਨ, ਮਨ, ਬੁੱਧੀ ਰਾਹੀਂ, ਛੁੱਲ ਦੀ ਖੁਸ਼ਬੋ ਵਾਂਗ, ਆਪ ਮੁਹਾਰੇ—ਪ੍ਰਗਟਾਉਂਦਾ, ਪ੍ਰਕਾਸ਼ਦਾ, ਖਲੇਰਦਾ, 'ਗੱਜਦਾ', 'ਵੁੱਠਾ' ਹੋ ਕੇ ਅਟੁਟ,

ਅਮਿਟ, ਜੋਰਦਾਰ ‘ਲਹਿਰ’ ਵਿਚ, ਇਕ ਸਾਰ ਵਹਿੰਦਾ ਹੋਇਆ, ‘ਲੋਕਾਈ’ ਨੂੰ,
ਸਹਿਜ ਸੁਭਾਇ ‘ਜੀਵਨ-ਦਾਨ’ ਦੇ ਕੇ, ਸ਼ਰਸ਼ਾਰ ਕਰੀ ਜਾਂਦਾ ਹੈ।

ਇਹੋ ਹੀ ਆਤਮਿਕ ਮੰਡਲ ਦਾ ਸੱਚਾ-ਸੁਚਾ

ਇਲਾਹੀ ‘ਧਰਮ-ਪ੍ਰਚਾਰ’ ਹੈ,

ਅਤੇ ‘ਅਵਰਹ ਨਾਮੁ ਜਪਾਵੈ’ ਦਾ ਪ੍ਰਤੀਕ ਤੇ ਪ੍ਰਗਟਾਵਾ ਹੈ।

(ਚਲਦਾ)

